

ਆਸਾ ਮਹਲਾ ੫ ॥

Aasaa, Fifth Mehl:

ਬੁਧਿ ਪ੍ਰਗਾਸ ਭਈ ਮਤਿ ਪੂਰੀ ॥

My intellect has been enlightened, and my understanding is perfect.

ਤਾ ਤੇ ਬਿਨਸੀ ਦੁਰਮਤਿ ਦੂਰੀ ॥੧॥

Thus my evil-mindedness, which kept me far from Him, has been removed.
||1||

ਐਸੀ ਗੁਰਮਤਿ ਪਾਈਅਲੇ ॥

Such are the Teachings which I have received from the Guru;

ਬੂਡਤ ਘੋਰ ਅੰਧ ਕੂਪ ਮਹਿ ਨਿਕਸਿਓ ਮੇਰੇ ਭਾਈ ਰੇ ॥੧॥ ਰਹਾਉ ॥

while I was drowning in the pitch black well, I was saved, O my Siblings of
Destiny. ||1||Pause||

ਮਹਾ ਅਗਾਹ ਅਗਨਿ ਕਾ ਸਾਗਰੁ ॥ ਗੁਰੁ ਬੋਹਿਬੁ ਤਾਰੇ ਰਤਨਾਗਰੁ ॥੨॥

The Guru is the boat to cross over the totally unfathomable ocean of fire; He
is treasure of jewels. ||2||

ਦੁਤਰ ਅੰਧ ਬਿਖਮ ਇਹ ਮਾਇਆ ॥

This ocean of Maya is dark and treacherous.

ਗੁਰਿ ਪੂਰੈ ਪਰਗਟੁ ਮਾਰਗੁ ਦਿਖਾਇਆ ॥੩॥

The Perfect Guru has revealed the way to cross over it. ||3||

ਜਾਪ ਤਾਪ ਕਛੁ ਉਕਤਿ ਨ ਮੋਰੀ ॥

I do not have the ability to chant or practice intense meditation.

ਗੁਰ ਨਾਨਕ ਸਰਣਾਗਤਿ ਤੋਰੀ ॥੪॥੨੬॥

Guru Nanak seeks Your Sanctuary. ||4||26||